

ਤੁਖਾਰੀ ਛੰਤ ਮਹਲਾ ੪

Tukhaari Chhant, Fourth Mehl:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥

My inner being is filled with love for my Beloved Husband Lord. How can I live without Him?

ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥

As long as I do not have the Blessed Vision of His Darshan, how can I drink in the Ambrosial Nectar?

ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥

How can I drink in the Ambrosial Nectar without the Lord? I cannot survive without Him.

ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥

Night and day, I cry out, "Pri-o! Pri-o! Beloved! Beloved!", day and night. Without my Husband Lord, my thirst is not quenched.

ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥

Please, bless me with Your Grace, O my Beloved Lord, that I may dwell on the Name of the Lord, Har, Har, forever.

ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥

Through the Word of the Guru's Shabad, I have met my Beloved; I am a sacrifice to the True Guru. ||1||

ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥

When I see my Beloved Husband Lord, I chant the Lord's Glorious Praises with love.

ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥

My inner being blossoms forth; I continually utter, "Pri-o! Pri-o! Beloved! Beloved!"

ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥

I speak of my Dear Beloved, and through the Shabad, I am saved. Unless I can see Him, I am not satisfied.

ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥

That soul-bride who is ever adorned with the Shabad, meditates on the Name of the Lord, Har, Har.

ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥

Please bless this beggar, Your humble servant, with the Gift of Mercy; please unite me with my Beloved.

ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰੁ ਵਿਟਹੁ ਘੁਮਾਏ ॥੨॥

Night and day, I meditate on the Guru, the Lord of the World; I am a sacrifice to the True Guru. ||2||

ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥

I am a stone in the Boat of the Guru. Please carry me across the terrifying ocean of poison.

ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥

O Guru, please, lovingly bless me with the Word of the Shabad. I am such a fool - please save me!

ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥

I am a fool and an idiot; I know nothing of Your extent. You are known as Inaccessible and Great.

ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥

You Yourself are Merciful; please, mercifully bless me. I am unworthy and dishonored - please, unite me with Yourself!

ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥

Through countless lifetimes, I wandered in sin; now, I have come seeking Your Sanctuary.

ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹੁ ਸਤਿਗੁਰੁ ਪਾਏ ॥੩॥

Take pity on me and save me, Dear Lord; I have grasped the Feet of the True Guru. ||3||

ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥

The Guru is the Philosopher's Stone; by His touch, iron is transformed into gold.

ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥

My light merges into the Light, and my body-fortress is so beautiful.

ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥

My body-fortress is so beautiful; I am fascinated by my God. How could I forget Him, for even a breath, or a morsel of food?

ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥

I have seized the Unseen and Unfathomable Lord, through the Word of the Guru's Shabad. I am a sacrifice to the True Guru.

ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥

I place my head in offering before the True Guru, if it truly pleases the True Guru.

ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥

Take pity on me, O God, Great Giver, that Nanak may merge in Your Being.  
||4||1||